

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ  
ਆਪਣੇ ਗੁਰ ਕਉ ਬਲਿ ਜਾਈਆ ॥ ੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ  
ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ  
ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ  
ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥ ੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ  
ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੇ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ  
ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}

ਪਦਅਰਥ:- ਕੀਆ—ਦੀਆਂ। ਕਥਾ ਕਹਾਣੀਆ—ਸਿਫਤਿ-ਸਾਲਾਹ ਦੀਆਂ ਗੱਲਾਂ। ਗੁਰਿ—ਗੁਰੂ ਨੇ। ਮੀਤਿ—  
ਮਿੱਤਰ ਨੇ। ਕਉ—ਨੂੰ, ਤੋਂ। ਬਲਿ ਜਾਈਆ—ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।1।

ਆਇ—ਆ ਕੇ। ਗੁਰਸਿਖ—ਹੇ ਗੁਰੂ ਦੇ ਸਿੱਖ!। ਰਹਾਉ।

ਭਾਵਦੇ—ਚੰਗੇ ਲੱਗਦੇ ਹਨ। ਸੇ—ਉਹ ਗੁਣ (ਬਹੁ-ਵਚਨ)। ਤੇ—ਤੋਂ, ਪਾਸੋਂ। ਭਾਣਾ—ਰਜ਼ਾ। ਘੁਮਿ ਘੁਮਿ ਜਾਏ—  
ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।2।

ਹਉ—ਮੈਂ, ਹਉਂ। ਵਾਰੀ—ਕੁਰਬਾਨ। ਚਾਕਰੀ—ਸੇਵਾ। ਸਦ—ਸਦਾ।3।

ਹਰਿ—ਹੇ ਹਰੀ! ਤੇ—ਤੋਂ। ਗੁਰਮੁਖਿ—ਗੁਰੂ ਦੀ ਸਰਨ ਪਿਆਂ। ਨਿਸਤਾਰਾ—ਪਾਰ-ਉਤਾਰਾ।4।

ਤੇ—ਉਹ {ਬਹੁ-ਵਚਨ}। ਪਰਵਾਨਾ—ਕਬੂਲ, ਮਨਜ਼ੂਰ। ਵਿਟਹੁ—ਤੋਂ।5।

ਅਰਥ:- ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ। ਰਹਾਉ।

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ  
ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।1।

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ  
ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ  
ਕਰ ਕੇ) ਮੰਨਿਆ ਹੈ।2।

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ,  
ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।3।

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ  
ਹੈ। ਗੁਰੂ ਦੇ ਸਨਮੁਖ ਰਿਹਾ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।4।

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ)  
ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।5।

ਸਾ ਹਰਿ ਤੇਰੀ ਉਸਤਤਿ ਹੈ ਜੇ ਹਰਿ ਪ੍ਰਭ ਭਾਵੈ ॥ ਜੇ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ  
ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ  
ਹਰਿ ਨਾਮੁ ਸਮਾਲੇ ॥ ੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ

ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥ ੮ ॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ  
ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰੁ ਪੁੰਨੁ ਵਡੁ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ  
ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}

ਪਦਅਰਥ:- ਸਾ—ਉਹ {ਇਸਤ੍ਰੀ ਲਿੰਗ}। ਹਰਿ ਪ੍ਰਭ—ਹੇ ਹਰੀ ਪ੍ਰਭੂ! ਭਾਵੈ—(ਤੈਨੂੰ) ਚੰਗੀ ਲੱਗਦੀ ਹੈ।  
ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਪਾਵੈ—ਦੇਂਦਾ ਹੈ।6।

ਸੇਤੀ—ਨਾਲ। ਪਿਰਹੜੀ—ਪ੍ਰੇਮ। ਤਿਨਾ ਜੀਅ—ਉਹਨਾਂ ਦੇ ਦਿਲ। ਜੀਅ—{ਲਫਜ਼ 'ਜੀਉ' ਤੋਂ ਬਹੁ-ਵਚਨ}।  
ਓਇ—{ਲਫਜ਼ 'ਓਹ' ਤੋਂ ਬਹੁ-ਵਚਨ} ਉਹ ਬੰਦੇ। ਜਪਿ—ਜਪ ਕੇ। ਜੀਵਦੇ—ਆਤਮਕ ਜੀਵਨ ਹਾਸਲ ਕਰਦੇ  
ਹਨ। ਸਮਾਲੇ—ਸਮਾਲਿ, ਹਿਰਦੇ ਵਿਚ ਸੰਭਾਲ ਕੇ।7।

ਕਉ—ਨੂੰ, ਤੋਂ। ਘੁਮਿ ਜਾਇਆ—ਮੈਂ ਸਦਕੇ ਜਾਂਦਾ ਹਾਂ। ਸਿਉ—ਸਮੇਤ। ਸਭੁ—ਸਾਰਾ।8।

ਗੁਰਿ ਪਿਆਰੈ—ਪਿਆਰੇ ਗੁਰੂ ਦੀ ਰਾਹੀਂ। ਧੰਨੁ—{DNX} ਸਲਾਹੁਣ-ਜੋਗ। ਗੁਰਿ—ਗੁਰੂ ਨੇ। ਮਾਰਗੁ—ਰਸਤਾ।  
ਗੁਰੁ ਪੁੰਨੁ—ਗੁਰੂ ਦਾ ਉਪਕਾਰ।9।

ਗੁਰਸਿਖ—ਗੁਰੂ ਦੇ ਸਿੱਖ। ਪੁੰਨ—{ਵਿਸ਼ੇਸ਼ਣ} ਪਵਿਤ੍ਰ, ਭਾਗਾਂ ਵਾਲੇ। ਸੇ ਪਰਾਣੀ—ਉਹ ਬੰਦੇ।10।

ਅਰਥ:- ਹੇ ਹਰੀ! ਹੇ ਪ੍ਰਭੂ! ਉਹੀ ਸਿਫਤਿ-ਸਾਲਾਹ ਤੇਰੀ ਸਿਫਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ  
ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ,  
ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।6।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ)  
ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ  
ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।7।

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ  
ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ  
ਸਾਰਾ ਸੰਸਾਰ ਭੀ ਬਚਾ ਲਿਆ ਹੈ।8।

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-  
ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ  
ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।9।

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ  
ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।10।

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ  
ਲਾਈਆ ॥ ੧੧ ॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ  
ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ  
ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ  
ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰੁ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ  
ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ {ਪੰਨਾ 726}

ਪਦਾਰਥ:- ਸਖੀ—ਸਖੀਆਂ, ਸਹੇਲੀਆਂ। ਸੇ—ਉਹ ਸਖੀਆਂ। ਭਾਈਆ—ਭਾਈਆਂ, ਪਿਆਰੀਆਂ ਲੱਗੀਆਂ।  
ਪੈਨਾਈਆ—ਪੈਨਾਈਆਂ, ਸਤਕਾਰੀਆਂ ਗਈਆਂ, ਉਹਨਾਂ ਨੂੰ ਸਿਰੋਪਾ ਮਿਲਿਆ। ਗਲਿ—ਗਲ ਨਾਲ।  
ਲਾਈਆ—ਲਾਈਆਂ।11।

ਦੀਜੈ—ਕਿਰਪਾ ਕਰ ਕੇ ਦੇਹ। ਪਖਾਲਦੇ—ਧੋਂਦੇ ਹਾਂ। ਘੋਲਿ—ਘੋਲ ਕੇ।12।

ਖਾਤੀਆ—ਖਾਤੀਆਂ, ਖਾਂਦੀਆਂ। ਮੁਖਿ—ਮੂੰਹ ਵਿਚ। ਬੀੜੀਆ—ਬੀੜੀਆਂ, ਪਾਨਾਂ ਦੀਆਂ ਬੀੜੀਆਂ। ਜਮਿ—  
ਜਮ ਨੇ, ਮੌਤ ਨੇ। ਪਕੜਿ—ਫੜ ਕੇ।13।

ਹਿਰਦੈ—ਹਿਰਦੇ ਵਿਚ। ਉਰਿ—ਹਿਰਦੇ ਵਿਚ। ਧਾਰੇ—ਧਾਰਿ, ਧਾਰ ਕੇ। ਜਮੁ—ਮੌਤ, ਮੌਤ ਦਾ ਡਰ। ਆਵਈ—  
ਆਵਏ, ਆਵੈ, ਆਉਂਦਾ।14।

ਨਿਧਾਨੁ—ਖਜ਼ਾਨਾ। ਕੋਈ—ਕੋਈ ਵਿਰਲਾ। ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਭੋਟਿਆ—ਮਿਲ  
ਪਿਆ। ਰੀਂਗ—ਪ੍ਰੇਮ-ਰੰਗ ਵਿਚ। ਮਾਣੈ—ਮਾਣਦਾ ਹੈ। ਨਾਨਕ—ਹੇ ਨਾਨਕ!।15।

ਅਰਥ:- ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ  
ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ  
ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ।11।

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖਸ਼। ਮੈਂ  
ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ।12।

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ  
ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ), ਤੇ, ਜਿਨ੍ਹਾਂ ਨੇ ਪਰਮਾਤਮਾ ਦਾ  
ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੋੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ  
ਚੌਰਾਸੀ ਦੇ ਗੋੜ ਵਿਚ ਪੈ ਗਈਆਂ)।13।

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ  
ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ।14।

ਹੇ ਭਾਈ! ਪਰਮਾਤਮਾ ਦਾ ਨਾਮ ਖਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ  
ਹੈ। ਹੇ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ  
ਜੁੜ ਕੇ ਆਤਮਕ ਆਨੰਦ ਮਾਣਦਾ ਹੈ।15।

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ  
ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ  
ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ  
ਮੰਨਿਆ ਤਿਨਾ ਭੁਖ ਸਭ ਜਾਵੀ ॥ ੧੮ ॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥  
ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥ ੧੯ ॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ  
ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥ ੨੦ ॥ ਤੂ ਠਾਕੁਰੁ ਤੂ  
ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੧॥ ਆਪੇ ਹਰਿ ਇਕ ਰੰਗੁ  
ਹੈ ਆਪੇ ਬਹੁ ਰੰਗੀ ॥ ਜੇ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨॥੨॥ {ਪੰਨਾ 726}

ਪਦਅਰਥ:- ਦਾਤਾ—(ਨਾਮ ਦੀ ਦਾਤਿ) ਦੇਣ ਵਾਲਾ। ਆਖੀਐ—ਆਖਣਾ ਚਾਹੀਦਾ ਹੈ। ਤੁਸਿ—ਤੂੰ ਕੇ। ਪਸਾਓ—ਪ੍ਰਸਾਦ, ਕਿਰਪਾ। ਹਉ—ਮੈਂ। ਵਿਟਹੁ—ਤੋਂ। ਵਾਰਿਆ—ਕੁਰਬਾਨ। ਜਿਨਿ—ਜਿਸ (ਗੁਰੂ) ਨੇ। ਨਾਓ—ਨਾਉ, ਨਾਮ। 16।

ਪੰਨੁ—ਸਲਾਹੁਣ-ਜੋਗ। ਦੇਇ—ਦੇਂਦਾ ਹੈ। ਸਨੇਹਾ—ਉਪਦੇਸ਼। ਵੇਖਿ—ਵੇਖ ਕੇ। ਵਿਗਸਿਆ—ਖਿੜ ਪਿਆ ਹਾਂ। ਗੁਰ ਦੇਹਾ—ਗੁਰੂ ਦਾ ਸਰੀਰ। 17।

ਰਸਨਾ—ਜੀਭ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ। ਨਾਮਿ—ਨਾਮ ਦੀ ਰਾਹੀਂ। ਸੁਹਾਵੀ—ਸੋਹਣੀ। ਜਿਨ—ਜਿਨ੍ਹਾਂ ਨੇ {ਲਫਜ਼ 'ਜਿਨਿ' ਅਤੇ 'ਜਿਨ' ਦਾ ਫਰਕ ਵੇਖੋ}। ਸਿਖਾ—ਸਿੱਖਾਂ (ਨੇ)। ਜਾਵੀ—ਦੂਰ ਹੋ ਜਾਂਦੀ ਹੈ। 18।

ਮਾਰਗੁ—ਰਸਤਾ। ਕਹੁ—ਦੱਸੋ। ਕਿਤੁ ਬਿਧਿ—ਕਿਸ ਤਰੀਕੇ ਨਾਲ?। 19।

ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਸੇ—ਉਹ {ਬਹੁ-ਵਚਨ}। ਸਾਹ—ਸ਼ਾਹ। ਦਾਣੇ—ਸਿਆਣੇ, ਦਾਨੇ। ਸਦ—ਸਦਾ। ਗੁਰ ਬਚਨਿ—ਗੁਰੂ ਦੇ ਬਚਨ ਦੀ ਰਾਹੀਂ। 20।

ਸਾਹਿਬੇ—ਸਾਹਿਬ, ਮਾਲਕ। ਮੀਰਾ—ਸਰਦਾਰ, ਪਾਤਿਸ਼ਾਹ। ਤੁਧੁ—ਤੈਨੂੰ। ਗੁਣੀ—ਗੁਣਾਂ ਦਾ ਮਾਲਕ। ਗਹੀਰਾ—ਡੂੰਘੇ ਜਿਗਰੇ ਵਾਲਾ। 21।

ਆਪੇ—ਆਪ ਹੀ। ਇਕ ਰੰਗੁ—ਇਕ ਸਰੂਪ ਵਾਲਾ। ਬਹੁ ਰੰਗੀ—ਅਨੇਕਾਂ ਸਰੂਪਾਂ ਵਾਲਾ। 22।

ਅਰਥ:- ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ। 16।

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ। 17।

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ। 18।

ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖਰਚ ਹੈ, ਇਹ ਖਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ। 19।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ। 20।

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। 21।

ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ

ਭਲੇ ਵਾਸਤੇ ਹੁੰਦੀ ਹੈ। 22।2।